

ਭੈਰਉ ਮਹਲਾ ੩ ॥ ਮਨਮੁਖ ਆਸਾ ਨਹੀ ਉਤਰੈ ਦੂਜੈ ਭਾਇ ਖੁਆਏ ॥ ਉਦਰੁ ਨੈ ਸਾਣੁ ਨ ਭਰੀਐ
ਕਬਹੂ ਤ੍ਰਿਸਨਾ ਅਗਨਿ ਪਚਾਏ ॥੧॥ ਸਦਾ ਅਨੰਦੁ ਰਾਮ ਰਸਿ ਰਾਤੇ ॥ ਹਿਰਦੈ ਨਾਮੁ ਦੁਬਿਧਾ ਮਨਿ
ਭਾਗੀ ਹਰਿ ਹਰਿ ਅੰਮ੍ਰਿਤੁ ਪੀ ਤ੍ਰਿਪਤਾਤੇ ॥੨॥ ਰਹਾਉ ॥ ਆਪੇ ਪਾਰਬ੍ਰਹਮੁ ਸ੍ਰਿਸਟਿ ਜਿਨਿ ਸਾਜੀ
ਸਿਰਿ ਸਿਰਿ ਧੰਧੈ ਲਾਏ ॥ ਮਾਇਆ ਮੋਹੁ ਕੀਆ ਜਿਨਿ ਆਪੇ ਆਪੇ ਦੂਜੈ ਲਾਏ ॥੩॥ ਤਿਸ ਨੋ ਕਿਹੁ
ਕਹੀਐ ਜੇ ਦੂਜਾ ਹੋਵੈ ਸਭਿ ਤੁਧੈ ਮਾਹਿ ਸਮਾਏ ॥ ਗੁਰਮੁਖਿ ਗਿਆਨੁ ਤਤੁ ਬੀ ਚਾਰਾ ਜੋਤੀ ਜੋਤਿ
ਮਿਲਾਏ ॥੪॥ ਸੋ ਪ੍ਰਭੁ ਸਾਚਾ ਸਦ ਹੀ ਸਾਚਾ ਸਾਚਾ ਸਭੁ ਆਕਾਰਾ ॥ ਨਾਨਕ ਸਤਿਗੁਰਿ ਸੋਝੀ ਪਾਈ
ਸਚਿ ਨਾਮਿ ਨਿਸਤਾਰਾ ॥੪॥੫॥੧੫॥ {ਪੰਨਾ 1131}

ਪਦਅਰਥ:- ਮਨਮੁਖ—ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ। ਆਸਾ—(ਹੋਰ ਹੋਰ ਮਾਇਆ ਜੋੜਨ ਦੀ)
ਤਾਂਘ। ਉਤਰੈ—ਮੁੱਕਦੀ। ਦੂਜੈ ਭਾਇ—ਮਾਇਆ ਦੇ ਪਿਆਰ ਵਿਚ। ਖੁਆਏ—(ਸਹੀ ਜੀਵਨ-ਰਾਹ ਤੋਂ) ਖੁੰਝੇ ਹੋਏ
ਹਨ। ਉਦਰੁ—ਪੇਟ। ਨੈ—ਨਦੀ। ਸਾਣੁ—ਵਾਂਗ। ਪਚਾਏ—(ਉਹਨਾਂ ਨੂੰ) ਸਾੜਦੀ ਹੈ।1।

ਰਸਿ—ਸੁਆਦ ਵਿਚ। ਰਾਤੇ—ਰੱਤੇ ਹੋਏ, ਮਸਤ। ਹਿਰਦੈ—ਹਿਰਦੇ ਵਿਚ। ਦੁਬਿਧਾ—ਮੇਰ-ਤੇਰ। ਮਨਿ—ਮਨ
ਵਿਚ। ਅੰਮ੍ਰਿਤੁ—ਆਤਮਕ ਜੀਵਨ ਦੇਣ ਵਾਲਾ ਨਾਮ-ਜਲ। ਪੀ—ਪੀ ਕੇ। ਤ੍ਰਿਪਤਾਤੇ—ਰੱਜ ਜਾਂਦੇ ਹਨ।1।
ਰਹਾਉ।

ਜਿਨਿ—ਜਿਸ ਨੇ। ਸਾਜੀ—ਪੈਦਾ ਕੀਤੀ, ਰਚੀ। ਸਿਰਿ ਸਿਰਿ—ਹਰੇਕ ਦੇ ਸਿਰ ਉਤੇ, ਹਰੇਕ ਦੇ ਕੀਤੇ ਅਨੁਸਾਰ।
ਧੰਧੈ—ਧੰਧੇ ਵਿਚ। ਆਪੇ—ਆਪ ਹੀ। ਦੂਜੈ—ਮਾਇਆ (ਦੇ ਮੋਹ) ਵਿਚ।2।

ਤਿਸ ਨੋ—{ਸੰਬੰਧਕ 'ਨੋ' ਦੇ ਕਾਰਨ ਲਫਜ਼ 'ਤਿਸੁ' ਦਾ ਉੱਡ ਗਿਆ ਹੈ}। ਕਿਹੁ—ਕੁਝ। ਸਭਿ—ਸਾਰੇ
ਜੀਵ। ਮਾਹਿ—ਵਿਚ। ਗੁਰਮੁਖਿ—ਗੁਰੂ ਦੀ ਰਾਹੀਂ। ਗਿਆਨੁ—ਆਤਮਕ ਜੀਵਨ ਦੀ ਸੂਝ। ਬੀਚਾਰਾ—ਮਨ
ਵਿਚ ਵਸਾਇਆ। ਜੋਤੀ—ਪ੍ਰਭੂ ਦੀ ਜੋਤਿ ਵਿਚ।3।

ਸਾਚਾ—ਸਦਾ ਕਾਇਮ ਰਹਿਣ ਵਾਲਾ। ਸਦ—ਸਦਾ। ਸਾਚਾ—ਹੋਂਦ ਵਾਲਾ। ਆਕਾਰਾ—ਜਗਤ। ਸਤਿਗੁਰਿ—
ਗੁਰੂ ਨੇ। ਸਚਿ ਨਾਮਿ—ਸਦਾ-ਥਿਰ ਹਰਿ-ਨਾਮ ਵਿਚ (ਜੋੜ ਕੇ)। ਨਿਸਤਾਰਾ—ਸੰਸਾਰ-ਸਮੁੰਦਰ ਤੋਂ ਪਾਰ ਲੰਘਾ
ਦਿੱਤਾ।4।

ਅਰਥ:- ਹੇ ਭਾਈ! ਜਿਹੜੇ ਮਨੁੱਖ ਪਰਮਾਤਮਾ ਦੇ ਨਾਮ-ਰਸ ਵਿਚ ਭਿੱਜੇ ਰਹਿੰਦੇ ਹਨ, ਉਹਨਾਂ ਦੇ ਅੰਦਰ ਸਦਾ
ਆਨੰਦ ਬਣਿਆ ਰਹਿੰਦਾ ਹੈ। (ਮਾਇਆ ਦੇ ਮੋਹ ਦੇ ਕਾਰਨ ਮਨੁੱਖ ਦੇ) ਮਨ ਵਿਚ ਮੇਰ-ਤੇਰ ਟਿਕੀ ਰਹਿੰਦੀ ਹੈ, ਪਰ
ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ, ਉਹਨਾਂ ਦੀ ਮੇਰ-ਤੇਰ ਦੂਰ ਹੋ ਜਾਂਦੀ ਹੈ।
ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪੀ ਕੇ ਉਹ (ਮਾਇਆ ਵਲੋਂ ਸਦਾ) ਰੱਜੇ ਰਹਿੰਦੇ ਹਨ।1।
ਰਹਾਉ।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਦੇ ਅੰਦਰੋਂ (ਹੋਰ ਹੋਰ ਮਾਇਆ ਜੋੜਨ ਦੀ) ਲਾਲਸਾ ਦੂਰ
ਨਹੀਂ ਹੁੰਦੀ। ਮਾਇਆ ਦੇ ਪਿਆਰ ਵਿਚ ਉਹ ਸਹੀ ਜੀਵਨ-ਰਾਹ ਤੋਂ ਖੁੰਝੇ ਰਹਿੰਦੇ ਹਨ। ਨਦੀ ਵਾਂਗ ਉਹਨਾਂ ਦਾ ਪੇਟ
(ਮਾਇਆ ਨਾਲ) ਕਦੇ ਰੱਜਦਾ ਨਹੀਂ। ਤ੍ਰਿਸਨਾ ਦੀ ਅੱਗ ਉਹਨਾਂ ਨੂੰ ਸਾੜਦੀ ਰਹਿੰਦੀ ਹੈ।1।

ਪਰ, ਹੇ ਭਾਈ! (ਜੀਵਾਂ ਦੇ ਕੀਹ ਵੱਸ?) ਜਿਸ (ਪਰਮਾਤਮਾ) ਨੇ ਜਗਤ ਰਚਿਆ ਹੈ ਉਹ ਪਰਮਾਤਮਾ ਆਪ ਹੀ ਸਭ
ਜੀਵਾਂ ਨੂੰ ਪਿਛਲੀ ਕੀਤੀ ਕਮਾਈ ਅਨੁਸਾਰ ਮਾਇਆ ਦੀ ਦੌੜ-ਭੱਜ ਵਿਚ ਲਾਈ ਰੱਖਦਾ ਹੈ। ਜਿਸ ਪ੍ਰਭੂ ਨੇ
ਮਾਇਆ ਦਾ ਮੋਹ ਬਣਾਇਆ ਹੈ, ਉਹ ਆਪ ਹੀ (ਜੀਵਾਂ ਨੂੰ) ਮਾਇਆ ਦੇ ਮੋਹ ਵਿਚ ਜੋੜੀ ਰੱਖਦਾ ਹੈ।2।

ਹੇ ਭਾਈ! (ਮਾਇਆ ਦੇ ਮੋਹ ਬਾਰੇ) ਉਸ ਪਰਮਾਤਮਾ ਨੂੰ ਕੁਝ ਤਾਂ ਹੀ ਕਿਹਾ ਜਾ ਸਕਦਾ ਹੈ ਜੇ ਉਹ ਸਾਥੋਂ ਓਪਰਾ ਹੋਵੇ। ਹੇ ਪ੍ਰਭੂ! ਸਾਰੇ ਜੀਵ ਤੇਰੇ ਵਿਚ ਹੀ ਲੀਨ ਹਨ (ਜਿਵੇਂ ਦਰੀਆ ਦੀਆਂ ਲਹਿਰਾਂ ਦਰੀਆ ਵਿਚ)। ਹੇ ਭਾਈ! ਜਿਸ ਮਨੁੱਖ ਨੇ ਆਤਮਕ ਜੀਵਨ ਦੀ ਅਸਲ ਸੂਝ ਨੂੰ ਵਿਚਾਰਿਆ ਹੈ, ਉਸ ਦੀ ਜਿੰਦ ਪ੍ਰਭੂ ਦੀ ਜੋਤਿ ਵਿਚ ਜੁੜੀ ਰਹਿੰਦੀ ਹੈ।3।

ਹੇ ਭਾਈ! ਉਹ ਪਰਮਾਤਮਾ ਸਦਾ ਕਾਇਮ ਰਹਿਣ ਵਾਲਾ ਹੈ, ਸਦਾ ਹੀ ਹੋਂਦ ਵਾਲਾ ਹੈ। ਇਹ ਸਾਰਾ ਜਗਤ ਭੀ ਸਦਾ ਹੋਂਦ ਵਾਲਾ ਹੈ (ਕਿਉਂਕਿ ਇਸ ਵਿਚ ਪਰਮਾਤਮਾ ਹੀ ਸਭ ਥਾਂ ਵਿਆਪਕ ਹੈ)। ਹੇ ਨਾਨਕ! ਜਿਸ ਮਨੁੱਖ ਨੂੰ ਗੁਰੂ ਨੇ (ਆਤਮਕ ਜੀਵਨ ਦੀ) ਸਮਝ ਬਖਸ਼ੀ ਹੈ, ਉਸ ਨੂੰ ਉਸ ਨੇ ਪਰਮਾਤਮਾ ਦੇ ਨਾਮ ਵਿਚ ਜੋੜ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦਿੱਤਾ ਹੈ।4।5।15।